

# ਪੇਕਸੇ ਕਾਨੂੰਨ ਅਤੇ ਨੌਜਵਾਨਾਂ ਲਈ ਗਰਭ ਸਮਾਪਨ ਸੇਵਾਵਾਂ ਸੇਵਾ ਪ੍ਰਦਾਤਾ ਲਈ ਦਿਸ਼ਾ ਨਿਰਦੇਸ਼



ਪੇਕਸੇ ਐਕਟ ਅਤੇ ਐਮ ਟੀ ਪੀ ਐਕਟ ਸਬੰਧੀ ਜਾਣਕਾਰੀ ਦੀ ਘਾਟ, ਭੰਬਲਭੂਸਾ ਅਤੇ ਕਿਸ਼ੋਰ ਦੇ ਅਧਿਕਾਰ ਅਤੇ ਸੇਵਾ ਪ੍ਰਦਾਤਾ ਦੀ ਜ਼ਿੰਮੇਵਾਰੀ ਦੀ ਦੁਚਿੱਤੀ, ਕਿਸ਼ੋਰਾਂ ਲਈ ਗਰਭ ਸਮਾਪਨ ਸੇਵਾਵਾਂ ਦੀ ਉਪਲਬਧਤਾ ਤੇ ਕਾਫੀ ਅਸਰ ਪਾਉਂਦੀ ਹੈ। ਕਾਮਨਹੈਲਥ ਨੇ ਬਿਹਾਰ ਅਤੇ ਤਾਮਿਲਨਾਡੂ ਵਿਚ ਇਕ ਅਧਿਐਨ ਕੀਤਾ, ਇਹ ਜਾਨਣ ਲਈ ਕਿ ਸੁਰੱਖਿਅਤ ਗਰਭ ਸਮਾਪਨ ਸੇਵਾਵਾਂ ਦੀ ਉਪਲਬਧਤਾ ਨੂੰ ਕਿਹੜੇ ਤੱਥ ਪ੍ਰਭਾਵਿਤ ਕਰਦੇ ਹਨ। 18 ਤੋਂ 19 ਸਾਲ ਦੀਆਂ ਕਿਸ਼ੋਰੀਆਂ ਅਤੇ ਸੇਵਾ ਪ੍ਰਦਾਤਾ ਇਹ ਮੰਨਦੇ ਹਨ ਕਿ ਪੇਕਸੇ ਐਕਟ ਅਧੀਨ ਸਰਕਾਰੀ ਕੇਂਦਰ ਵਿੱਚ ਗਰਭ ਸਮਾਪਣ ਲਈ ਆਈ ਕਿਸ਼ੋਰ ਦੀ ਜਾਣਕਾਰੀ ਦੇਣਾ ਇੱਕ ਕਾਨੂੰਨੀ ਜ਼ਰੂਰਤ ਹੈ ਅਤੇ ਇਸ ਕਰਕੇ ਕਿਸ਼ੋਰਾਂ ਲਈ ਗਰਭ ਸਮਾਪਨ ਸੇਵਾਵਾਂ ਦੀ ਉਪਲਬਧਤਾ ਪ੍ਰਭਾਵਿਤ ਹੁੰਦੀ ਹੈ। ਸੇਵਾ ਪ੍ਰਦਾਤਾ ਨੂੰ ਇਹਨਾਂ ਕਾਨੂੰਨਾਂ ਬਾਰੇ ਪੂਰੀ ਜਾਣਕਾਰੀ ਨਹੀਂ ਹੈ ਅਤੇ ਇਸ ਦੀ ਅਣਹੋਂਦ ਵਿਚ ਉਹ ਕਈ ਵਾਰ ਸੇਵਾਵਾਂ ਦੇਣ ਤੋਂ ਇਨਕਾਰ ਵੀ ਕਰਦੇ ਹਨ।

## ■ ਪੇਕਸੇ ਐਕਟ

ਇਹ ਕਾਨੂੰਨ 22 ਮਈ 2012 ਨੂੰ ਲਾਗੂ ਕੀਤਾ ਗਿਆ। ਇਸ ਦਾ ਮਕਸਦ ਬੱਚਿਆਂ ਨੂੰ ਯੌਨ ਉਤਪੀੜਨ ਤੋਂ ਬਚਾਉਣਾ ਸੀ। ਇਸ ਕਾਨੂੰਨ ਤਹਿਤ 18 ਸਾਲ ਤੋਂ ਘੱਟ ਉਮਰ ਦਾ ਹਰ ਵਿਅਕਤੀ ਬੱਚਾ ਹੈ। ਇਸ ਕਾਨੂੰਨ ਅਧੀਨ ਕਈ ਤਰਾਂ ਦੇ ਯੌਨ ਉਤਪੀੜਨ, ਜ਼ੋਰ ਜ਼ਬਰਦਸਤੀ, ਅਸਲੀਲ ਤਸਵੀਰਾਂ ਲਈ ਕੰਮ ਦੀ ਵਿਆਖਿਆ ਕੀਤੀ ਗਈ ਹੈ। ਇਸਦੇ ਕਈ ਪ੍ਰਾਵਧਾਨ ਅਜਿਹੇ ਜੁਰਮ ਨੂੰ ਸਹਾਇਤਾ ਕਰਨ ਵਾਲੇ ਅਤੇ ਅਜਿਹੇ ਵਿਅਕਤੀਆਂ ਲਈ ਸਜ਼ਾ ਬਾਰੇ ਦੱਸਦਾ ਹੈ। ਕਾਨੂੰਨ ਦੇ ਤਹਿਤ ਬੱਚਿਆਂ ਦਾ ਯੌਨ ਉਤਪੀੜਨ ਕਰਨ ਵਾਲੇ ਤੇ ਉਸ ਦੀ ਸਹਾਇਤਾ ਕਰਨ ਵਾਲੇ ਲਈ ਸਜ਼ਾ ਦਾ ਪ੍ਰਾਵਧਾਨ ਹੈ। ਜਿਸ ਨੂੰ ਇਸ ਗਲ ਦੀ ਜਾਣਕਾਰੀ ਹੋਵੇ ਉਸ ਲਈ ਇਸ ਦੀ ਰਿਪੋਰਟ ਕਰਨਾ ਲਾਜ਼ਮੀ ਹੈ।

## ■ ਸੇਵਾ ਪ੍ਰਦਾਤਾ ਦੀ ਜ਼ਿੰਮੇਵਾਰੀ

ਇਸ ਐਕਟ ਦੇ ਸੈਕਸ਼ਨ 19(1) ਅਨੁਸਾਰ ਜਿਸ ਵਿਅਕਤੀ ਨੂੰ ਅਜਿਹੇ ਉਤਪੀੜਨ ਦੀ ਜਾਣਕਾਰੀ ਮਿਲਦੀ ਹੈ, ਇਸ ਬਾਰੇ ਉੱਚ ਅਧਿਕਾਰੀ, ਪੁਲਿਸ ਜਾਂ ਸੁਰੱਖਿਆ ਕਮੇਟੀ ਨੂੰ ਜਾਣਕਾਰੀ ਦੇਣਾ ਉਸ ਦੀ ਜ਼ਿੰਮੇਵਾਰੀ

ਹੈ। ਇਸ ਐਕਟ ਦੇ ਪ੍ਰਵਾਨਾ ਬਾਕੀ ਕਾਨੂੰਨਾਂ ਤੇ ਭਾਰੀ ਪੈਣਗੇ। ਇਹ ਕਾਨੂੰਨ ਸਾਫ ਕਰਦਾ ਹੈ ਜੋ ਅਜਿਹੀ ਜਾਣਕਾਰੀ ਸੇਵਾ ਪ੍ਰਦਾਤਾ ਨੂੰ ਉਸ ਦੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਵੀ ਪ੍ਰਾਪਤ ਹੋਈ ਹੋਵੇ ਤਾਂ ਵੀ ਜਾਣਕਾਰੀ ਦੇਣਾ ਲਾਜ਼ਮੀ ਹੈ। ਇਸ ਕਾਨੂੰਨ ਮੁਤਾਬਕ 18 ਸਾਲ ਤੋਂ ਘੱਟ ਉਮਰ ਦੀ ਲੜਕੀ ਸੰਭੋਗ ਲਈ ਆਪਣੀ ਸਹਿਮਤੀ ਨਹੀਂ ਦੇ ਸਕਦੀ। 18 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਸੰਭੋਗ ਕਰਨਾ ਇੱਕ ਜੁਰਮ ਹੈ ਅਤੇ ਅਜਿਹੀ ਲੜਕੀ ਯੌਨ ਉਤਪੀੜਨ ਦੀ ਸ਼ਿਕਾਰ ਹੀ ਮੰਨੀ ਜਾਵੇਗੀ। ਸੇ ਕੋਈ ਵੀ ਨਾਬਾਲਿਗ ਲੜਕੀ ਜੇ ਗਰਭਸਮਾਪਨ, ਗਰਭ ਰੋਕੂ ਸਾਧਨ ਜਾਂ ਜਿਨਸੀ ਰੋਗ ਦਾ ਇਲਾਜ ਕਰਵਾਉਣ ਆਉਂਦੀ ਹੈ ਤਾਂ ਉਸਨੂੰ ਯੌਨ ਉਤਪੀੜਨ ਦੀ ਸ਼ਿਕਾਰ ਮੰਨਿਆ ਜਾਵੇਗਾ। ਸੇਵਾ ਪ੍ਰਦਾਤਾ ਨੂੰ ਉਸਦੀ ਜਾਣਕਾਰੀ ਦੇਣੀ ਪਵੇਗੀ, ਚਾਹੇ ਉਹ ਲੜਕੀ ਸ਼ਾਦੀਸ਼ੁਦਾ ਹੈ ਜਾਂ ਇਸ ਵਿੱਚ ਉਸ ਦੀ ਮਰਜ਼ੀ ਸ਼ਾਮਲ ਹੈ। ਜੇ ਸੇਵਾ ਪ੍ਰਦਾਤਾ ਇਸਦੀ ਜਾਣਕਾਰੀ ਨਹੀਂ ਦਿੰਦਾ ਤਾਂ ਉਸਨੂੰ ਜੁਰਮਾਨਾ ਜਾਂ 6 ਮਹੀਨੇ ਦੀ ਸਜ਼ਾ ਜਾਂ ਦੋਵੇਂ ਹੋ ਸਕਦੇ ਹਨ।

## ■ ਸੇਵਾਵਾਂ ਤੇ ਇਸ ਦੇ ਪ੍ਰਭਾਵ

ਇਸ ਕਾਨੂੰਨ ਦੀ ਸਖਤੀ ਸਿਹਤ ਸੇਵਾਵਾਂ ਦੀ ਉਪਲਬਧਾ ਨੂੰ ਪ੍ਰਭਾਵਿਤ ਕਰਦੀ ਹੈ। NFHS 4 ਦੇ ਸਰਵੇ ਅਨੁਸਾਰ 15 ਤੋਂ 19 ਸਾਲ ਦੀਆਂ ਲੜਕੀਆਂ ਵਿੱਚੋਂ 8 ਤੋਂ ਜ਼ਿਆਦਾ ਗਰਭਵਤੀ ਜਾਂ ਮਾਂ ਬਣ ਚੁੱਕੀਆਂ ਪਾਈਆਂ ਗਈਆਂ ਸਨ। ਇਹ ਅਨਭੋਲ ਮਾਵਾਂ ਪਹਿਲਾਂ ਹੀ ਕਮਜ਼ੋਰ ਹਨ ਅਤੇ ਸੇਵਾਵਾਂ ਦੀ ਅਣਹੋਂਦ ਇਨ੍ਹਾਂ ਨੂੰ ਹੋਰ ਕਮਜ਼ੋਰ ਬਣਾਉਂਦੀ ਹੈ। ਗਰਭ ਸਮਾਪਨ ਐਕਟ ਵਿੱਚ ਨਿਜਤਾ ਦਾ ਪ੍ਰਵਾਨਾ ਹੈ ਪਰ ਪੱਕਸੇ ਐਕਟ ਕਰਕੇ ਸੇਵਾ ਪ੍ਰਦਾਤਾ ਨੂੰ ਕਿਸ਼ੋਰੀਆ ਦੀ ਜਾਣਕਾਰੀ ਦੇਣਾ ਲਾਜ਼ਮੀ ਕੀਤਾ ਗਿਆ ਹੈ, ਚਾਹੇ ਉਹ ਗਰਭਸਮਾਪਨ ਲਈ ਆਈਆਂ ਹੋਣ ਜਾਂ ਗਰਭਰੋਕੂ ਸਾਧਨ ਲਈ। ਇਸ ਐਕਟ ਦੇ ਕਾਨੂੰਨੀ ਦਾਅ ਪੇਚਾਂ ਬਾਰੇ ਜਾਣਕਾਰੀ ਦੀ ਅਣਹੋਂਦ ਰਾਸ਼ਟਰੀ ਕਿਸ਼ੋਰ ਸਿਹਤ ਪ੍ਰੋਗਰਾਮ ਵਿੱਚ ਕਿਸ਼ੋਰੀਆ ਨੂੰ ਯੌਨ ਪ੍ਰਜਨਨ ਸਿਹਤ ਸੇਵਾਵਾਂ ਦੀ ਉਪਲਬਧਤਾ ਵਿੱਚ ਮੁਸ਼ਕਿਲ ਪੈਦਾ ਕਰਦਾ ਹੈ।

## ■ ਸੇਵਾ ਪ੍ਰਦਾਤਾ ਦੀ ਕਾਨੂੰਨੀ ਜ਼ਿੰਮੇਵਾਰੀ

ਇਸ ਕਾਨੂੰਨ ਮੁਤਾਬਕ ਸੇਵਾ ਪ੍ਰਦਾਤਾ ਨੇ ਪੁਲਿਸ ਕੋਲ ਕੋਈ ਰਿਪੋਰਟ ਨਹੀਂ ਲਿਖਵਾਉਣੀ। ਉਹ ਸੇਵਾ ਦੇਣ ਤੋਂ ਬਾਅਦ ਵੀ ਅਧਿਕਾਰੀਆਂ ਨੂੰ ਇਸਦੀ ਜਾਣਕਾਰੀ ਦੇ ਸਕਦਾ ਹੈ।

### SAHAJ on behalf of CommonHealth

SAHAJ, 1 Shri Hari Apartments, 13 Anandnagar Society,  
Behind Express Hotel, Alkapuri, Vadodara, Gujarat, India 390007  
Tel: 91-265-2342539 • Email: sahaj\_sm2006@yahoo.co.in  
Website: www.sahaj.org.in

Contact: Swati Shinde [Coordinator CommonHealth] • Email : cmnhsa@gmail.com  
CommonHealth website: <http://www.commonhealth.in>

